

ਆਸਾ ਮਹਲਾ ੫ ॥

Aasaa, Fifth Mehl:

ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥

If she renounces and eliminates her sexual desire, anger, greed and attachment, and her evil-mindedness and self-conceit as well;

ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥

and if, becoming humble, she serves Him, then she becomes dear to her Beloved's Heart. ||1||

ਸੁਣਿ ਸੁੰਦਰਿ ਸਾਧੁ ਬਚਨ ਉਧਾਰੀ ॥

Listen, O beautiful soul-bride: By the Word of the Holy Saint, you shall be saved.

ਦੁਖ ਭੂਖ ਮਿਟੈ ਤੇਰੇ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥

Your pain, hunger and doubt shall vanish, and you shall obtain peace, O happy soul-bride. ||1||Pause||

ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥

Washing the Guru's feet, and serving Him, the soul is sanctified, and the thirst for sin is quenched.

ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥

If you become the slave of the slave of the Lord's slaves, then you shall obtain honor in the Court of the Lord. ||2||

ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮਾਰੀ ॥

This is right conduct, and this is the correct lifestyle, to obey the Command of the Lord's Will; this is your devotional worship.

ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥

One who practices this Mantra, O Nanak, swims across the terrifying world-ocean. ||3||28||